

Vigilance Bureau Punjab

VIGILANCE ARRESTS MANSA JAIL SUPERINTENDENT IN CORRUPTION CASE

Chandigarh, May 17: State Vigilance Bureau today arrested district Jail Superintendent Mansa Davinder Singh Bajwa in a corruption case from the jail premises. In this case the VB had already nabbed Jail Line Officer Sikander Singh Mann and prisoner Pawan Kumar Incharge of jail canteen red handed December 2017 whereas fourth accused Deputy Jail Supdt Gurjeet Singh Brar still at large.

Disclosing this here an official spokesperson of the Vigilance Bureau the accused jailer in connivance with jail officers Gurjeet Singh Brar, Sikander Singh Mann and prisoner Pawan Kumar were collecting huge money from prisoners to the tune of Rs. 10,000 to Rs. 25,000 in lieu of changing their barracks/cells at their sweet will, allowing to use cell phones, intoxicants/drugs and meetings of their relatives without making entry to the jail register and giving relaxation from the manual work inside the jail.

In this case the VB had already arrested the accused Jail Line officer and prisoner Pawan Kumar while accepting bribe of Rs. 50,000/-cash and cheques bearing amount of Rs. 86,200 from the accused in December last and registered a case under Prevention of Corruption Act against Jail Superintendent, Deputy Jail Superintendent, Jail Line Officer and prisoner at VB police station Bathinda.

He informed that during the investigation of the accused the Bureau has recovered a register having details of money collected from the prisoners and was maintained by the accused prisoner Pawan Kumar at the behest of deputy jail supdt. Accused Pawan Kumar has confessed to the vigilance that he was sharing the money with jail supdt and deputy jail supdt.

He added that it was also confirmed from the call details of accused prisoner that he was constantly in touch with the jailer and even called him on the day of trap by VB so as to allow him to collect bribe from complainant. He further said it has also come to light that the same mobile phone number was being used inside the jail premises by the prisoners in connivance with jail officers.

ਵਿਜੀਲੈਂਸ ਬਿਓਰੇ ਪੰਜਾਬ

ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦੇ ਮਾਮਲੇ 'ਚ ਮਾਨਸਾ ਜੇਲ੍ਹ ਸੁਪਰਡੈਂਟ ਰੰਧਾਵਾ ਗ੍ਰਿਫਤਾਰ

ਚੌਥੇ ਭਗੌੜਾ ਦੇਸ਼ੀ ਡਿਪਟੀ ਜੇਲ੍ਹ ਗੁਰਜੀਤ ਸਿੰਘ ਬਰਾੜ ਦੀ ਭਾਲ ਜਾਰੀ

ਚੰਡੀਗੜ੍ਹ 17 ਮਈ: ਪੰਜਾਬ ਵਿਜੀਲੈਂਸ ਬਿਓਰੇ ਨੇ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਮਿਲੀ ਭੁਗਤ ਪਾਏ ਜਾਣ ਤੇ ਅੱਜ ਸੁਪਰਡੈਂਟ ਜਿਲ੍ਹਾ ਜੇਲ੍ਹ ਮਾਨਸਾ ਦਵਿੰਦਰ ਸਿੰਘ ਰੰਧਾਵਾ ਨੂੰ ਜੇਲ ਤੋਂ ਹੀ ਗ੍ਰਿਫਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਇਸ ਰਿਸ਼ਵਤਖੋਰੀ ਦੇ ਕੇਸ ਵਿੱਚ ਵਿਜੀਲੈਂਸ ਵੱਲੋਂ ਜਿਲ੍ਹਾ ਜੇਲ ਮਾਨਸਾ ਵਿਖੇ ਤਾਇਨਾਤ ਸਹਾਇਕ ਸੁਪਰਡੈਂਟ ਸਿਕੰਦਰ ਸਿੰਘ, ਕੰਨਟੀਨ ਇੰਚਾਰਜ ਅਤੇ ਕੈਦੀ ਪਵਨ ਕੁਮਾਰ ਨੂੰ 50,000 ਰੁਪਏ ਦੀ ਰਿਸ਼ਵਤ ਅਤੇ 86,200 ਰੁਪਏ ਦੇ ਰਿਸ਼ਵਤੀ ਚੈਕ ਸਮੇਤ ਦਸੰਬਰ 2017 ਵਿੱਚ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਮੁਕੱਦਮੇ ਵਿੱਚ ਚੌਥਾ ਦੇਸ਼ੀ ਡਿਪਟੀ ਸੁਪਰਡੈਂਟ ਜੇਲ ਗੁਰਜੀਤ ਸਿੰਘ ਬਰਾੜ ਹਾਲੇ ਭਗੌੜਾ ਹੈ ਜਿਸ ਦੀ ਵਿਜੀਲੈਂਸ ਵੱਲੋਂ ਭਾਲ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੇ ਦੇ ਬੁਲਾਰੇ ਨੇ ਦੱਸਿਆ ਕਿ ਮੁਕੱਦਮੇ ਦੀ ਤਫਤੀਸ਼ ਉਪਰੰਤ ਇਹ ਪਾਇਆ ਗਿਆ ਕਿ ਜਿਲ੍ਹਾ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਮਨ-ਮਰਜੀ ਦੇ ਸਾਥੀਆਂ ਨਾਲ ਸੈੱਲਾਂ/ਬੈਰਕਾਂ ਵਿੱਚ ਰੱਖੇ ਜਾਣ, ਜੇਲ੍ਹ ਅੰਦਰ ਮੋਬਾਇਲ ਰੱਖਣ, ਬੈਰਕਾਂ ਵਿੱਚ ਹੀਟਰ/ਗੱਦੇ ਦੀ ਸਹੂਲਤ ਦੇਣ, ਜੇਲ੍ਹ ਅੰਦਰ ਨਸ਼ਿਆਂ ਦੀ ਵਰਤੋਂ ਦੀ ਛੇਟ ਦੇਣ ਅਤੇ ਜੇਲ੍ਹ ਡਿਊਟੀ ਵਿੱਚ ਬਿਨ੍ਹਾਂ ਲਿਖੇ ਮੁਲਾਕਾਤਾਂ ਕਰਵਾਏ ਜਾਣ ਆਦਿ ਦੀਆਂ ਸਹੂਲਤਾਂ ਦੇਣ ਅਤੇ ਮਨਮਰਜੀ ਦੀ ਮਸ਼ਕਤ 'ਤੇ ਲਗਾਉਣ ਸਮੇਤ ਵੱਖ-ਵੱਖ ਕਿਸਮ ਦੀਆਂ ਸਹੂਲਤਾਂ ਬਦਲੇ ਪ੍ਰਤੀ ਸੈੱਲ/ਬੈਰਕ 10 ਹਜ਼ਾਰ ਰੁਪਏ ਤੋਂ 25 ਹਜ਼ਾਰ ਰੁਪਏ ਤੱਕ ਦੀ ਰਿਸ਼ਵਤ ਪ੍ਰਤੀ ਮਹੀਨਾ ਲਈ ਜਾਂਦੀ ਸੀ।

ਉਨ੍ਹਾਂ ਦੱਸਿਆ ਕਿ ਦੇਸ਼ੀਆਂ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਇਸ ਰਿਸ਼ਵਤ ਦਾ ਹਿਸਾਬ-ਕਿਤਾਬ ਡਿਪਟੀ ਸੁਪਰਡੈਂਟ ਜੇਲ੍ਹ ਗੁਰਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਜੇਲ੍ਹ ਕੰਨਟੀਨ ਦੇ ਇੰਚਾਰਜ ਵਜੋਂ ਕੰਮ ਕਰਦੇ ਸਹਾਇਕ ਸੁਪਰਡੈਂਟ ਸਿਕੰਦਰ ਸਿੰਘ ਅਤੇ ਕੰਨਟੀਨ ਵਿੱਚ ਮੁਸ਼ਕਤ ਵਜੋਂ ਕੰਮ ਕਰਦੇ ਕੈਦੀ ਪਵਨ ਕੁਮਾਰ ਰਾਹੀਂ ਰੱਖਿਆ ਜਾਂਦਾ ਸੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਦੀ ਤਫਤੀਸ਼ ਦੌਰਾਨ ਇਹ ਵੀ ਸਾਹਮਣੇ ਆਇਆ ਜੇਲ੍ਹ ਕੰਨਟੀਨ ਤੋਂ ਹਿਸਾਬ-ਕਿਤਾਬ ਵਾਲੇ 2 ਆਰਜੀ ਰਜਿਸਟਰਾਂ ਬਰਾਮਦ ਹੋਏ ਹਨ ਜਿਨ੍ਹਾਂ ਵਿੱਚ ਕੈਦੀਆਂ ਤੋਂ ਪ੍ਰਤੀ ਸੈੱਲ/ਬੈਰਕ 15 ਹਜ਼ਾਰ ਤੋਂ 25 ਹਜ਼ਾਰ ਰੁਪਏ ਲਈ ਜਾਂਦੀ ਰਿਸ਼ਵਤ ਦਾ ਹਿਸਾਬ-ਕਿਤਾਬ ਦਰਜ ਹੈ। ਇਨ੍ਹਾਂ ਰਜਿਸਟਰਾਂ ਵਿੱਚ ਜਿਆਦਾਤਰ ਲਿਖਤ ਕੈਦੀ ਪਵਨ ਕੁਮਾਰ ਦੀ ਹੈ। ਕੈਦੀ ਪਵਨ ਕੁਮਾਰ ਵੱਲੋਂ ਪੁੱਛਗਿੱਛ ਵਿੱਚ ਕੀਤੇ ਖੁਲਾਸੇ ਅਨੁਸਾਰ ਉਸ ਵੱਲੋਂ ਅੱਗੇ ਇਹ ਰਕਮ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਨੂੰ ਦਿੱਤੀ ਜਾਂਦੀ ਸੀ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਟਰੈਪ ਸਮੇਂ ਦੇਸ਼ੀ ਕੈਦੀ ਪਵਨ ਕੁਮਾਰ, ਜੋ ਸਹਾਇਕ ਸੁਪਰਡੈਂਟ ਸਿਕੰਦਰ ਸਿੰਘ ਨਾਲ ਜੇਲ੍ਹ ਹਦੂਦ ਤੋਂ ਬਾਹਰ ਰਿਸ਼ਵਤ ਦੀ ਰਕਮ ਅਤੇ ਰਿਸ਼ਵਤੀ ਚੈਕ ਹਾਸਲ ਕਰਨ ਲਈ ਆਇਆ ਸੀ, ਉਸ ਪਾਸੋਂ ਬਰਾਮਦ ਹੋਏ ਮੋਬਾਈਲ ਦੀ ਕਾਲ ਡਿਟੇਲ ਅਤੇ ਤਫਤੀਸ਼ ਦੌਰਾਨ ਪਤਾ ਲੱਗਾ ਸੀ ਕਿ ਇਹ ਮੋਬਾਈਲ ਲਗਾਤਾਰ ਜੇਲ੍ਹ ਵਿੱਚ ਵਰਤਿਆ ਜਾ ਰਿਹਾ ਸੀ ਅਤੇ ਇਸ ਕੈਦੀ ਦੇ ਰਿਸ਼ਵਤ ਲੈਣ ਲਈ ਜੇਲ੍ਹ ਤੋਂ ਬਾਹਰ ਆਉਣ ਤੋਂ ਤੁਰੰਤ ਪਹਿਲਾਂ ਦਵਿੰਦਰ ਸਿੰਘ ਰੰਧਾਵਾ ਸੁਪਰਡੈਂਟ ਜਿਲ੍ਹਾ ਜੇਲ੍ਹ ਮਾਨਸਾ ਦੇ ਮੋਬਾਇਲ 'ਤੇ ਵੀ ਗੱਲਬਾਤ ਹੋਈ ਸੀ ਜਿਸ ਕਰਕੇ ਸੁਪਰਡੈਂਟ ਵੱਲੋਂ ਦਰਬਾਨ ਨੂੰ ਦਿੱਤੇ ਹੁਕਮ ਅਨੁਸਾਰ ਹੀ ਉਹ ਜੇਲ ਤੋਂ ਬਾਹਰ ਆਇਆ ਸੀ। ਬੁਲਾਰੇ ਅਨੁਸਾਰ ਇਸ ਕੇਸ ਵਿੱਚ ਚੌਥੇ ਭਗੌੜੇ ਦੇਸ਼ੀ ਨੂੰ ਵੀ ਜਲਦ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਦੀਆਂ ਟੀਮਾਂ ਸਰਗਰਮ ਹਨ ਅਤੇ ਉਸ ਨੂੰ ਵੀ ਛੇਤੀ ਗ੍ਰਿਫਤਾਰ ਕਰ ਲਿਆ ਜਾਵੇਗਾ।